

## TODAY'S HUKAMNAMA FROM SRI DARBAR SAHIB, Sri Amritsar.

[April 21<sup>st</sup>, 2024 - Sunday - 04:45 AM. IST]

ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੁੰਨਾ ਮੰਦਰੁ ਹੋਈ ॥੧॥ ਰੇ  
ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ  
ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਉ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ  
ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ  
ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤਕੇ ॥

ਐਤਵਾਰ, ੯ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੪ (ਅੰਗ: ੪੭੭)

ਪੰਜਾਬੀ ਵਿਆਖਿਆ:

ਆਸਾ ॥

(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼  
ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਵਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ  
ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ  
ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧। (ਉਸ ਵੇਲੇ) ਹੇ ਕਮਲੇ!  
ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ  
ਵਾਲਾ ਹੈ ।੧। ਰਹਾਉ । ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ  
ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ  
ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ)  
ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ  
ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ  
(ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ  
ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ  
ਡਰ) ਸਿਰੋਂ ਟਲਦਾ ਨਹੀਂ ਹੈ ।੪।੯। ਨੋਟ:—ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ ੯ ਸ਼ਬਦ ਹਨ ।

English Translation:

AASAA:

As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, "Take him away, take him away!" || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||

Sunday, 9<sup>th</sup> Vaisaakh (Samvat 556 Nanakshahi) 21<sup>st</sup> April 2024 (Page: 477)